

ਵਿਸ਼ਾ - ਪੰਜਾਬੀ

ਪੱਤਰ

ਜਮਾਤ - ਨੌਂਦੀਂ

2. ਆਪਣੇ ਮਿੱਤਰ/ਸਹੇਲੀ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਬਰਾਬਰ ਦਿਲਚਸਪੀ ਲੈਣ ਲਈ ਪੱਤਰ।

ਪਰੀਖਿਆ ਭਵਨ,

ਸਕੂਲ।

24 ਅਪ੍ਰੈਲ, 2021 .

ਪਿਆਰੀ ਸਤਥੀਰ,

ਸਤਿ ਸ੍ਰੀ ਅਕਾਲ।

ਬੜੀ ਲੰਮੀ ਉਡੀਕ ਤੋਂ ਬਾਅਦ ਤੇਰੀ ਚਿੱਠੀ ਮਿਲੀ ਹੈ। ਏਨੀ ਦੇਰ ਬਾਅਦ ਚਿੱਠੀ ਲਿਖਣ ਦਾ ਕਾਰਨ ਵੀ ਪਤਾ ਲੱਗਾ ਕਿ ਇਹਨਾਂ ਦਿਨਾਂ ਵਿੱਚ ਤੂੰ ਬਿਮਾਰ ਰਹੀ ਹੈਂ। ਇਹ ਪੜ੍ਹ ਕੇ ਮੈਨੂੰ ਬਹੁਤ ਅਫਸੋਸ ਹੋਇਆ। ਤੇਰੀ ਸਿਹਤ ਪਹਿਲਾਂ ਵੀ ਠੀਕ ਨਹੀਂ ਸੀ ਰਹਿੰਦੀ। ਮੈਂ ਤੈਨੂੰ ਕਈ ਵਾਰ ਲਿਖ ਚੁੱਕੀ ਹਾਂ ਕਿ ਤੂੰ ਆਪਣੀ ਸਿਹਤ ਵੱਲ ਪੂਰਾ ਧਿਆਨ ਦਿਆ ਕਰ। ਤੰਦਰੁਸਤ ਸਰੀਰ ਤੋਂ ਬਿਨਾਂ ਪੜ੍ਹਾਈ ਵੀ ਚੰਗੀ ਤਰ੍ਹਾਂ ਨਹੀਂ ਹੋ ਸਕਦੀ। ਪਿਛਲੀਆਂ ਛੁੱਟੀਆਂ ਵਿੱਚ ਜਦੋਂ ਮੈਂ ਪਿੰਡ ਆਈ ਸੀ, ਉਸ ਸਮੇਂ ਵੀ ਤੂੰ ਬਿਲਕੁਲ ਕਿਤਾਬੀ-ਕੀੜਾ ਹੀ ਬਣੀ ਰਹਿੰਦੀ ਸੀ। ਪੜ੍ਹਾਈ ਵੱਲ ਏਨਾ ਸਮਾਂ ਦੇਣ ਕਾਰਨ ਹੀ ਤੂੰ ਆਪਣੇ ਖਾਣ-ਪੀਣ ਦੇ ਸਮੇਂ ਵੱਲ ਕੋਈ ਧਿਆਨ ਨਹੀਂ ਦਿੰਦੀ ਅਤੇ ਨਾ ਹੀ ਖੇਡਣ-ਕੁੱਦਣ ਵਿੱਚ ਕੋਈ ਦਿਲਚਸਪੀ ਰੱਖਦੀ ਹੈ। ਪੜ੍ਹਾਈ ਵੱਲ ਧਿਆਨ ਦੇਣਾ ਜ਼ਰੂਰੀ ਹੈ ਪਰੰਤੂ ਖੇਡਾਂ ਵੀ ਪੜ੍ਹਾਈ ਦਾ ਜ਼ਰੂਰੀ ਅੰਗ ਹਨ। ਇਸੇ ਲਈ ਤਾਂ ਸਿਹਤ ਅਤੇ ਸਰੀਰਿਕ ਸਿੱਖਿਆ ਇੱਕ ਵਿਸ਼ੇ ਦੇ ਤੌਰ 'ਤੇ ਸਾਡੇ ਪਾਠਕ੍ਰਮ ਦਾ ਜ਼ਰੂਰੀ ਹਿੱਸਾ ਬਣਾਇਆ ਗਿਆ ਹੈ। ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਹੋ ਸਕਦਾ ਹੈ। ਇਸ ਲਈ ਜ਼ਰੂਰੀ ਹੈ ਕਿ ਸਿਹਤ ਠੀਕ ਰੱਖਣ ਲਈ ਖੇਡਾਂ ਵੱਲ ਵੀ ਧਿਆਨ ਦਿੱਤਾ ਜਾਵੇ। ਤੈਨੂੰ ਸ਼ਾਇਦ ਭੁਲੇਖਾ ਹੈ ਕਿ ਖੇਡਾਂ ਵਿੱਚ ਹਿੱਸਾ ਲੈਣ ਨਾਲ ਸਮਾਂ ਨਸ਼ਟ ਹੁੰਦਾ ਹੈ। ਇਸ ਤਰ੍ਹਾਂ ਸੋਚਣਾ ਗਲਤ ਹੈ। ਖੇਡਾਂ ਜਿੱਥੇ ਸਾਡੇ ਮਨੋਰੰਜਨ ਦਾ ਸਾਧਨ ਹਨ ਉੱਥੇ ਇੱਕ ਲਾਭਦਾਇੱਕ ਕਸਰਤ ਵੀ ਹਨ। ਕਿਸੇ ਨਾ ਅਗਲੇਰੀ ਪੜ੍ਹਾਈ ਲਈ ਦਾਖਲੇ ਅਤੇ ਨੈਕਰੀਆਂ ਲੈਣ ਲਈ ਪੜ੍ਹਾਈ ਦੇ ਨਾਲ-ਨਾਲ ਉਮੀਦਵਾਰ ਦੀਆਂ ਖੇਡਾਂ ਵਿੱਚ ਪ੍ਰਾਪਤੀਆਂ ਦੇ ਅੰਕ ਵੀ ਲਾਈ ਜਾਂਦੇ ਹਨ। ਮੈਂ ਤੈਨੂੰ ਇਹ ਸਲਾਹ ਦਿੰਦੀ ਹਾਂ ਕਿ ਤੈਨੂੰ ਵੀ ਜ਼ਰੂਰ ਕਿਸੇ ਖੇਡ ਵਿੱਚ ਹਿੱਸਾ ਲੈਣਾ ਸੁਚੂ ਕਰ ਦੇਣਾ ਚਾਹੀਦਾ ਹੈ। ਮੈਂ ਆਸ ਕਰਦੀ ਹਾਂ ਕਿ ਤੂੰ ਪੜ੍ਹਾਈ ਵਾਂਗ ਹੀ ਖੇਡਾਂ ਵੱਲ ਵੀ ਲੁੜੀਂਦਾ ਧਿਆਨ ਦੇਵੇਗੀ। ਮੰਮੀ ਅਤੇ ਡੈਡੀ ਨੂੰ ਮੇਰੇ ਵੱਲੋਂ ਸਤਿ ਸ੍ਰੀ ਅਕਾਲ।

ਟਿਕਟ

ਨਾਮ.....

ਤੇਰੀ ਸਹੇਲੀ,

ਨਾਮ.....।

ਪਿੰਡ.....

ਜ਼ਿਲ੍ਹਾ.....

ਪਿੰਨ ਕੋਡ